



The Name of the Lord

*Let us remember the Name and remind others as well,
By hearing, reciting, and living the Name, we are liberated. **Guru Nanak***

From the Bible

Old Testament (Bible of the Jews & Christians)

From the rising of the sun to the place where it sets, the name of the Lord is to be praised.
The Lord is exalted over all the nations, his glory above the heavens. *Psalm 113:3,4*

You shall not misuse the name of the Lord your God,
for the Lord will not hold anyone guiltless who misuses his name. *Exodus 20:7*

The name of the Lord is like a strong tower. Godly people run to it and are safe. *Proverbs 18:10*

For to us a child is born, to us a son is given, and the government will be on his shoulders.
And he will be called Wonderful Counselor, Mighty God, Everlasting Father, Prince of Peace.
He will be punished for their sins.

Isaiah 9:6 & 53:11c (Prophecies of Jesus, 600 years before his birth)

From the New Testament (Bible of the Christians)

Mary...is going to have a son. You must give him **the name Jesus**. That's because he will save his people from their sins. *Matthew 1:20,21 (Angel to Joseph, Mary's husband. Jesus means Savior)*

Everyone has sinned. No one measures up to God's glory. The free gift of God's grace makes us right with him. Jesus paid the price to set us free. God gave Christ as a sacrifice to pay for sins through the spilling of his blood. For God forgives the sins of those who have faith. God did all this to prove that he does what is right. He is a God of mercy. *Romans 3:23-25*

Believe in the Lord Jesus and you will be saved... You can't be saved by believing in anyone else. God has given people no other name under heaven that will save them. *Acts 16:31 & 4:12*

Everyone who calls on the name of the Lord will be saved. Romans 10:13



ਬਾਈਬਲ

ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ
ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।
ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉੱਠਦੀ ਹੈ। ਜ਼ਬੂਰ 113:3,4

“ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੇਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ। ਰੂਚ 20:7

ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁਰੱਖਿਅਤ ਹੋ ਜਾਂਦਾ। ਕਹਾਉਤਾਂ 18:10

ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿੰਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।” ਯਸਾਯਾਹ 9:6

ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।” ਮੱਤੀ 1:21

ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ। ਸੇ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫਤ ਧਰਮੀ ਬਣਾਏ ਗਏ ਹਨ। ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾਂ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ। ਰੋਮੀਆਂ ਨੂੰ 3:23-25

ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।... ਯਿਸੂ ਹੀ ਅਜਿਹਾ ਹੈ ਜੋ ਲੋਕਾਂ ਨੂੰ ਬਚਾ ਸੱਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇੱਕਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸੱਕਦੀ ਹੈ। ਸਾਨੂੰ ਉਸ ਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।” ਰਸੂਲਾਂ ਦੇ ਕਰਤੱਬ 16:31 & 4:12

ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।” ਰੋਮੀਆਂ ਨੂੰ 10:13